

ਆਸਾ ਮਹਲਾ ੫ ॥

Aasaa, Fifth Mehl:

ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥

He washes off the filth of other peoples' incarnations, but he obtains the rewards of his own actions.

ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥

He has no peace in this world, and he has no place in the Court of the Lord. In the City of Death, he is tortured. ||1||

ਨਿੰਦਕਿ ਅਹਿਲਾ ਜਨਮੁ ਗਵਾਇਆ ॥

The slanderer loses his life in vain.

ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥

He cannot succeed in anything, and in the world hereafter, he finds no place at all. ||1||Pause||

ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥

Such is the fate of the wretched slanderer - what can the poor creature do?

ਤਹਾ ਬਿਗੁਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥

He is ruined there, where no one can protect him; with whom should he lodge his complaint? ||2||

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥

The slanderer shall never attain emancipation; this is the Will of the Lord and Master.

ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥

The more the Saints are slandered, the more they dwell in peace. ||3||

ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥

The Saints have Your Support, O Lord and Master; You are the Saints' Help and Support.

ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

Says Nanak, the Saints are saved by the Lord; the slanderers are drowned in the deep. ||4||2||41||